



Punjab Government Gazette

Published by Authority

No. 9] CHANDIGARH, FRIDAY, FEBRUARY 28, 2025 (PHALGUNA 9, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੋਅਰੀ ਵਿਭਾਗ ਵਿਭਾਗ

(ਪਸ਼ੂ ਪਾਲਣ-1 ਸ਼ਾਖਾ)

ਨੋਟੀਫਿਕੇਸ਼ਨ

ਮਿਤੀ 28 ਨਵੰਬਰ, 2024

ਨੰ:09/06/2022-ਪ.ਪ.1(9)/14755.- ਡਾ.ਨਵਦੀਪ ਸਿੰਘ ਢਿੱਲੋਂ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਉਠੀਆਂ, ਜਿਲ੍ਹਾ ਅੰਮ੍ਰਿਤਸਰ (ਹੁਣ ਗੈਰ-ਹਾਜ਼ਰ) ਨੂੰ ਸਮਰੱਥ ਅਧਿਕਾਰੀ ਤੋਂ ਛੁੱਟੀ ਮੰਨਜ਼ੂਰ ਕਰਵਾਏ ਬਿਨ੍ਹਾ ਮਿਤੀ 23.09.2020 ਤੋਂ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦੇ ਦੋਸ਼ਾਂ ਕਾਰਣ ਯਾਦ ਪੱਤਰ ਨੰ: 9/6/2022-ਪ.ਪ.1(9)/378, ਮਿਤੀ 24.01.2022 ਰਾਹੀਂ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 8 ਅਧੀਨ ਚਾਰਜਸ਼ੀਟ ਜਾਰੀ ਕਰਕੇ ਉਤਰ 21 ਦਿਨਾਂ ਦੇ ਅੰਦਰ-ਅੰਦਰ ਭੇਜਣ ਲਈ ਲਿਖਿਆ ਗਿਆ ਸੀ। ਇਸ ਵਿਭਾਗ ਵੱਲੋਂ ਜਾਰੀ ਹੋਇਆ ਰਜਿਸਟਰਡ ਪੱਤਰ ਡਾਕ ਵਿਭਾਗ ਵਲੋਂ “ ਪੜਤਾਲ ਕਰਨ ਤੇ ਪ੍ਰਾਪਤ ਕਰਤਾ ਸਿਵਲ ਪਸ਼ੂ ਹਸਪਤਾਲ ਉਠੀਆਂ ਨਹੀਂ ਆਉਂਦਾ ਵਾਪਿਸ ਜਾਵੇ ” ਦੇ ਕਥਨਾਂ ਨਾਲ ਅਨਡਲਿਵਰਡ ਵਾਪਿਸ ਪ੍ਰਾਪਤ ਹੋ ਗਿਆ ਸੀ। ਡਾਇਰੈਕਟਰ, ਪਸ਼ੂ ਪਾਲਣ ਵਲੋਂ ਪੱਤਰ ਨੰ: 3/09/2003/202/ਅ-2/187, ਮਿਤੀ 07.02.2022 ਰਾਹੀਂ ਪ੍ਰਾਪਤ ਹੋਏ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਅੰਮ੍ਰਿਤਸਰ ਦੇ ਪੱਤਰ ਨੰ: 1334, ਮਿਤੀ 28.01.2022 ਅਨੁਸਾਰ ਚਾਰਜਸ਼ੀਟ ਦੀ ਕਾਪੀ ਅਧਿਕਾਰੀ ਦੇ ਘਰੇਲੂ ਪਤੇ ਤੇ ਡਲੀਵਰ ਕਰਵਾਉਣ ਗਏ ਅਧਿਕਾਰੀਆਂ ਵਲੋਂ ਦੱਸਿਆ ਗਿਆ ਸੀ ਕਿ ਮਿਤੀ 28.01.2022 ਅਧਿਕਾਰੀ ਦੇ ਘਰੇਲੂ ਪਤੇ ਤੇ ਉਸਦੇ ਪਿਤਾ ਸ਼੍ਰੀ ਗੁਰਜੀਤ ਸਿੰਘ ਅਤੇ ਮਾਤਾ ਜੀ ਮੌਜੂਦ ਸਨ, ਜਿਨ੍ਹਾਂ ਵਲੋਂ ਚਾਰਜਸ਼ੀਟ ਦਾ ਪੱਤਰ ਲੈਣ ਤੋਂ ਇੰਨਕਾਰ ਕਰ ਦਿੱਤਾ ਸੀ। ਜਿਸ ਕਰਕੇ ਚਾਰਜਸ਼ੀਟ ਦੀ ਕਾਪੀ ਮਿਤੀ 28.01.2022 ਨੂੰ ਸਬੰਧਤ ਅਧਿਕਾਰੀ ਦੇ ਘਰ ਦੇ ਦਰਵਾਜ਼ੇ ਦੇ ਬਾਹਰ ਚਿਪਕਾ ਦਿੱਤੀ ਗਈ ਸੀ। ਪ੍ਰੰਤੂ ਅਧਿਕਾਰੀ ਵਲੋਂ ਚਾਰਜਸ਼ੀਟ ਦੇ ਸਬੰਧ ਵਿੱਚ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ।

2. ਸਰਕਾਰ ਦੇ ਪਿ.ਅੰ.ਨੰ:9/06/2022.ਪ.ਪ.1(9)/878, ਮਿਤੀ 04.03.2022 ਰਾਹੀਂ ਸ਼੍ਰੀ ਬੀ.ਸੀ.ਗੁਪਤਾ, ਵਧੀਕ ਜਿਲ੍ਹਾ ਅਤੇ ਸੈਸਨ ਜੱਜ (ਰਿਟਾਇਰਡ) ਨੂੰ “ਪੜਤਾਲੀਆ ਅਫਸਰ” ਨਿਯੁਕਤ ਕੀਤਾ ਗਿਆ ਸੀ। ਪੜਤਾਲੀਆ ਅਫਸਰ ਵਲੋਂ ਪੇਸ਼ ਕੀਤੀ ਪੜਤਾਲ ਰਿਪੋਰਟ ਮਿਤੀ 26.05.2022 ਅਨੁਸਾਰ ਪੜਤਾਲ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਅਧਿਕਾਰੀ ਨੂੰ ਉਸਦੇ ਘਰੇਲੂ ਪਤੇ ਤੇ ਵਿਸ਼ੇਸ਼ ਹਰਕਾਰੇ ਰਾਹੀਂ ਨੋਟਿਸ ਭੇਜੇ ਗਏ ਸਨ, ਪ੍ਰੰਤੂ ਅਧਿਕਾਰੀ ਪੜਤਾਲ ਵਿੱਚ ਸ਼ਾਮਲ ਨਹੀਂ ਹੋ ਰਿਹਾ ਸੀ। ਇਸ ਲਈ ਪੜਤਾਲੀਆ ਅਫਸਰ ਵਲੋਂ ਮਿਤੀ 13.04.2022 ਦੇ “ ਦੈਨਿਕ ਭਾਸਕਰ” ਅਖਬਾਰ ਵਿੱਚ ਪਬਲਿਕ ਨੋਟਿਸ ਵੀ ਪ੍ਰਕਾਸ਼ਿਤ ਕੀਤਾ ਗਿਆ ਸੀ, ਪ੍ਰੰਤੂ ਅਧਿਕਾਰੀ ਪੜਤਾਲ ਵਿੱਚ ਸ਼ਾਮਲ ਨਹੀਂ ਹੋਇਆ ਸੀ। ਇਸ ਲਈ ਪੜਤਾਲੀਆ ਅਫਸਰ ਵਲੋਂ ਡਾ.ਨਵਦੀਪ ਸਿੰਘ ਢਿੱਲੋਂ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਉਠੀਆਂ ਜਿਲ੍ਹਾ ਅੰਮ੍ਰਿਤਸਰ (ਹੁਣ ਗੈਰ-ਹਾਜ਼ਰ) ਵਿਰੁੱਧ ਦੋਸ਼ ਸੂਚੀ ਵਿੱਚ ਦਰਜ ਦੋਸ਼ ਸਿੱਧ ਕੀਤੇ ਸਨ।

3. ਇਸ ਉਪਰੰਤ ਵਿਭਾਗ ਵਲੋਂ ਰਜਿਸਟਰਡ ਪੱਤਰ ਨੰ:9/6/2022.ਪ.ਪ.1(9)/3488, ਮਿਤੀ 29.07.2022 ਰਾਹੀਂ ਗੈਰ-ਹਾਜ਼ਰ ਅਧਿਕਾਰੀ ਨੂੰ ਉਸਦੇ ਘਰੇਲੂ ਪਤੇ ਤੇ ਪੜਤਾਲ ਰਿਪੋਰਟ ਮਿਤੀ 26.05.2022 ਦੀ ਕਾਪੀ ਭੇਜ ਕੇ ਇੱਕ ਹਫਤੇ ਦੇ ਅੰਦਰ-ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਲਿਖਿਆ ਗਿਆ ਸੀ। ਪ੍ਰੰਤੂ ਰਜਿਸਟਰਡ ਪੱਤਰ ਮਿਤੀ 29.07.2022 ਡਾਕ ਵਿਭਾਗ ਵੱਲੋਂ “ Addressee absent refused by current addressee” ਦੇ ਕਥਨਾਂ ਨਾਲ ਅਨਡਲਿਵਰਡ ਵਾਪਿਸ ਪ੍ਰਾਪਤ ਹੋ ਗਿਆ ਸੀ। ਡਾਇਰੈਕਟਰ, ਪਸ਼ੂ ਪਾਲਣ ਵਲੋਂ ਪੱਤਰ ਨੰ: 2022-ਅ-2/3519, ਮਿਤੀ 28.10.2022 ਰਾਹੀਂ ਪ੍ਰਾਪਤ ਹੋਏ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਅੰਮ੍ਰਿਤਸਰ ਦੇ ਪੱਤਰ ਨੰ: 686, ਮਿਤੀ 03.05.2022 ਅਨੁਸਾਰ ਗੈਰ-ਹਾਜ਼ਰ ਅਧਿਕਾਰੀ ਦੇ ਘਰੇਲੂ ਪਤੇ ਤੇ ਪੜਤਾਲ ਰਿਪੋਰਟ ਮਿਤੀ 26.05.2022 ਦੀ ਕਾਪੀ ਡਲੀਵਰ ਕਰਵਾਉਣ ਗਏ ਅਧਿਕਾਰੀ/ਕਰਮਚਾਰੀ ਵਲੋਂ ਦੱਸਿਆ ਗਿਆ ਕਿ ਗੈਰ-ਹਾਜ਼ਰ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਵਲੋਂ ਪੜਤਾਲ ਰਿਪੋਰਟ ਦੀ ਕਾਪੀ ਲੈਣ ਤੋਂ ਇੰਨਕਾਰ ਕਰਨ ਕਰਕੇ ਪੜਤਾਲ ਰਿਪੋਰਟ ਦੀ ਕਾਪੀ ਗੈਰ-ਹਾਜ਼ਰ ਅਧਿਕਾਰੀ ਦੇ ਘਰ ਦੇ ਬਾਹਰ ਚਿਪਕਾ ਦਿੱਤੀ ਗਈ ਸੀ। ਪ੍ਰੰਤੂ ਅਧਿਕਾਰੀ-ਵਲੋਂ ਪੜਤਾਲ ਰਿਪੋਰਟ ਦੇ ਸਬੰਧ ਵਿੱਚ ਕੋਈ ਜਵਾਬ ਪ੍ਰਾਪਤ ਨਾ ਹੋਣ ਕਰਕੇ ਡਾਇਰੈਕਟਰ ਪਸ਼ੂ ਪਾਲਣ ਵਲੋਂ ਪੱਤਰ ਨੰ: 2022-ਅ-2/3519, ਮਿਤੀ 28.10.2022 ਰਾਹੀਂ ਡਾ.ਨਵਦੀਪ ਸਿੰਘ ਢਿੱਲੋਂ, ਵੈਟਰਨਰੀ ਅਫਸਰ (ਹੁਣ ਗੈਰ-ਹਾਜ਼ਰ) ਵਿਰੁੱਧ ਅਗਲੇਰੀ ਕਾਰਵਾਈ ਕਰਨ ਲਈ ਲਿਖਿਆ ਸੀ।

4. ਇਸ ਤਰਾਂ ਅਧਿਕਾਰੀ ਵਲੋਂ ਸਰਕਾਰ ਦੇ ਕਿਸੇ ਵੀ ਪੱਤਰ ਦਾ ਉੱਤਰ ਨਹੀਂ ਦਿੱਤਾ ਗਿਆ ਸੀ, ਜਿਸ ਤੋਂ ਸਪੱਸ਼ਟ ਹੈ ਕਿ ਉਹ ਸਰਕਾਰ ਦੇ ਕਿਸੇ ਪੱਤਰ ਦਾ ਉੱਤਰ ਨਹੀਂ ਦੇਣਾ ਚਾਹੁੰਦਾ ਅਤੇ ਨਾ ਹੀ ਅੱਗੇ ਸਰਕਾਰੀ ਸੇਵਾ ਕਰਨਾ ਚਾਹੁੰਦਾ ਹੈ। ਇਸ ਲਈ ਸਮਰੱਥ ਅਥਾਰਟੀ ਵਲੋਂ ਡਾ.ਨਵਦੀਪ ਸਿੰਘ ਢਿੱਲੋਂ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਉਠੀਆ ਜਿਲ੍ਹਾ ਅੰਮ੍ਰਿਤਸਰ (ਹੁਣ ਗੈਰ-ਹਾਜ਼ਰ) ਨੂੰ ਉਸਦੀ ਗੈਰ-ਹਾਜ਼ਰ ਦੀ ਮਿਤੀ 23.09.2020 ਤੋਂ ਸਰਕਾਰੀ ਸੇਵਾ ਤੋਂ ਡਿਸਮਿਸ ਕਰਨ ਬਾਰੇ ਸਿਧਾਂਤਕ ਤੌਰ ਤੇ ਫੈਸਲਾ ਲਿਆ ਗਿਆ ਸੀ। ਅਧਿਕਾਰੀ ਨੂੰ ਸਰਕਾਰੀ ਸੇਵਾ ਤੋਂ ਡਿਸਮਿਸ ਕਰਨ ਸਬੰਧੀ ਲਏ ਗਏ ਸਿਧਾਂਤਕ ਫੈਸਲੇ ਦੀ ਸਹਿਮਤੀ ਪ੍ਰਾਪਤ ਕਰਨ ਬਾਰੇ ਮੀਮੋ ਨੰ: 9/06/2022-ਪ.ਪ.1(9)/1063, ਮਿਤੀ 20.02.2023 ਰਾਹੀਂ ਮਾਮਲਾ ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਨਾਲ ਟੇਕ ਅੱਪ ਕੀਤਾ ਗਿਆ ਸੀ। ਸਕੱਤਰ, ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਵਲੋਂ ਪੱਤਰ ਨੰ: ਡਿਸ/183/2023/ਅ-7/3499, ਮਿਤੀ 11.11.2024 ਰਾਹੀਂ ਸੂਚਿਤ ਕੀਤਾ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਵਲੋਂ ਡਾ.ਨਵਦੀਪ ਸਿੰਘ ਢਿੱਲੋਂ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਉਠੀਆ ਜਿਲ੍ਹਾ ਅੰਮ੍ਰਿਤਸਰ (ਹੁਣ ਗੈਰ-ਹਾਜ਼ਰ) ਨੂੰ ਸਰਕਾਰੀ ਸੇਵਾ ਤੋਂ ਡਿਸਮਿਸ ਕਰਨ ਸਬੰਧੀ ਸਹਿਮਤੀ ਦਿੱਤੀ ਗਈ ਹੈ।

5. ਇਸ ਪ੍ਰਕਾਰ ਕੇਸ ਦੇ ਸਮੁੱਚੇ ਹਾਲਾਤਾਂ ਨੂੰ ਵਿਚਾਰਦੇ ਹੋਏ ਅਤੇ ਪੜਤਾਲੀਆ ਅਫਸਰ ਦੀ ਪੜਤਾਲ ਰਿਪੋਰਟ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ, ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਦੀ ਸਲਾਹ ਅਨੁਸਾਰ ਪੰਜਾਬ ਦੇ ਰਾਜਪਾਲ ਜੀ ਵੱਲੋਂ ਪ੍ਰਸੰਨਤਾ ਪੂਰਵਕ ਡਾ.ਨਵਦੀਪ ਸਿੰਘ ਢਿੱਲੋਂ, ਵੈਟਰਨਰੀ ਅਫਸਰ ਪੁੱਤਰ ਸ਼੍ਰੀ ਗੁਰਜੀਤ ਸਿੰਘ, ਮਿਰਨ ਕੋਟੇ ਹਾਊਸ, ਮਕਾਨ ਨੰ: 1218, ਬਲਾਕ-ਡੀ, ਗੁਰੂ ਅਮਰਦਾਸ ਐਵੀਨਿਊ, ਏਅਰਪੋਰਟ ਰੋਡ, ਅੰਮ੍ਰਿਤਸਰ (ਹੁਣ ਗੈਰ-ਹਾਜ਼ਰ) ਨੂੰ ਸਮਰੱਥ ਅਧਿਕਾਰੀ ਤੋਂ ਛੁੱਟੀ ਮੰਨਜ਼ੂਰ ਕਰਵਾਏ ਬਿਨਾਂ ਮਿਤੀ 23.09.2020 ਤੋਂ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦੇ ਦੋਸ਼ਾਂ ਕਾਰਣ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 8 ਅਧੀਨ ਯਾਦ ਪੱਤਰ ਨੰ: 9/6/2022.ਪ.ਪ.1(9)/378, ਮਿਤੀ 24.01.2022 ਰਾਹੀਂ ਜਾਰੀ ਹੋਈ ਚਾਰਜਸ਼ੀਟ ਦਾ ਫੈਸਲਾ ਕਰਦੇ ਹੋਏ ਉਸਦੀ ਗੈਰ-ਹਾਜ਼ਰੀ ਦੀ ਮਿਤੀ 23.09.2020 ਤੋਂ ਸਰਕਾਰੀ ਸੇਵਾ ਤੋਂ ਡਿਸਮਿਸਲ ਦੀ ਸਜਾ ਦਿੱਤੀ ਜਾਂਦੀ ਹੈ।

ਸਹੀ/-

ਰਾਹੁਲ ਭੰਡਾਰੀ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ

ਚੰਡੀਗੜ੍ਹ

ਮਿਤੀ 25 ਨਵੰਬਰ, 2024